

ਆਸਾ ਮਹਲਾ ੫ ॥

Aasaa, Fifth Mehl:

ਤੂੰ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥

You are Infinite, Eternal and Incomprehensible; all this is Your Creation.

ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥

What clever games can we play, when everything is contained in You? ||1||

ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥

O my True Guru, protect me, Your child, through the power of Your play.

ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥

Grant me the good sense to ever sing Your Glorious Praises, O my Inaccessible and Infinite Lord and Master. ||1||Pause||

ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥

The mortal is preserved in the womb of his mother, by the Support of the Naam, the Name of the Lord;

ਅਨਦੁ ਕਰੈ ਸਾਸਿ ਸਾਸਿ ਸਮ੍ਹਾਰੈ ਨਾ ਪੋਹੈ ਅਗਨਾਰਿ ॥੨॥

he makes merry, and with each and every breath he remembers the Lord, and the fire does not touch him. ||2||

ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥

Others' wealth, others' wives, and the slander of others - renounce your craving for these.

ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥

Serve the Lord's Lotus Feet within your heart, and hold to the Support of the Perfect Guru. ||3||

ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥

Houses, mansions and palaces which you see - none of these shall go with you.

ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹਾਰਿ ॥੪॥੩੭॥

As long as you live in this Dark Age of Kali Yuga, O servant Nanak, remember the Naam, the Name of the Lord. ||4||37||